

ਆਸਾ ਮਹਲਾ ੪ ॥

Aasaa, Fourth Mehl:

ਜਿਨ ਅੰਤਰਿ ਹਰਿ ਹਰਿ ਪ੍ਰੀਤਿ ਹੈ ਤੇ ਜਨ ਸੁਘੜ ਸਿਆਣੇ ਰਾਮ ਰਾਜੇ ॥

Those whose hearts are filled with the love of the Lord, Har, Har, are the wisest and most clever people, O Lord King.

ਜੇ ਬਾਹਰਹੁ ਭੁਲਿ ਚੁਕਿ ਬੋਲਦੇ ਭੀ ਖਰੇ ਹਰਿ ਭਾਣੇ ॥

Even if they misspeak outwardly, they are still very pleasing to the Lord.

ਹਰਿ ਸੰਤਾ ਨੋ ਹੋਰੁ ਥਾਉ ਨਾਹੀ ਹਰਿ ਮਾਣੁ ਨਿਮਾਣੇ ॥

The Lord's Saints have no other place. The Lord is the honor of the dishonored.

ਜਨ ਨਾਨਕ ਨਾਮੁ ਦੀਬਾਣੁ ਹੈ ਹਰਿ ਤਾਣੁ ਸਤਾਣੇ ॥੧॥

The Naam, the Name of the Lord, is the Royal Court for servant Nanak; the Lord's power is his only power. ||1||

ਜਿਥੈ ਜਾਇ ਬਹੈ ਮੇਰਾ ਸਤਿਗੁਰੂ ਸੋ ਥਾਨੁ ਸੁਹਾਵਾ ਰਾਮ ਰਾਜੇ ॥

Wherever my True Guru goes and sits, that place is beautiful, O Lord King.

ਗੁਰਸਿਖੀ ਸੋ ਥਾਨੁ ਭਾਲਿਆ ਲੈ ਧੂਰਿ ਮੁਖਿ ਲਾਵਾ ॥

The Guru's Sikhs seek out that place; they take the dust and apply it to their faces.

ਗੁਰਸਿਖਾ ਕੀ ਘਾਲ ਥਾਇ ਪਈ ਜਿਨ ਹਰਿ ਨਾਮੁ ਧਿਆਵਾ ॥

The works of the Guru's Sikhs, who meditate on the Lord's Name, are approved.

ਜਿਨ੍ ਨਾਨਕੁ ਸਤਿਗੁਰੂ ਪੂਜਿਆ ਤਿਨ ਹਰਿ ਪੂਜ ਕਰਾਵਾ ॥੨॥

Those who worship the True Guru, O Nanak - the Lord causes them to be worshipped in turn. ||2||

ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥

The Guru's Sikh keeps the Love of the Lord, and the Name of the Lord, in his mind. He loves You, O Lord, O Lord King.

ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥

He serves the Perfect True Guru, and his hunger and self-conceit are eliminated.

ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥

The hunger of the Gursikh is totally eliminated; indeed, many others are satisfied through them.

ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥

Servant Nanak has planted the Seed of the Lord's Goodness; this Goodness of the Lord shall never be exhausted. ||3||

ਗੁਰਸਿਖਾ ਮਨਿ ਵਾਧਾਈਆ ਜਿਨ ਮੇਰਾ ਸਤਿਗੁਰੂ ਡਿਠਾ ਰਾਮ ਰਾਜੇ ॥

The minds of the Gursikhs rejoice, because they have seen my True Guru, O Lord King.

ਕੋਈ ਕਰਿ ਗਲ ਸੁਣਾਵੈ ਹਰਿ ਨਾਮ ਕੀ ਸੋ ਲਗੈ ਗੁਰਸਿਖਾ ਮਨਿ ਮਿਠਾ ॥

If someone recites to them the story of the Lord's Name, it seems so sweet to the mind of those Gursikhs.

ਹਰਿ ਦਰਗਹ ਗੁਰਸਿਖ ਪੈਨਾਈਅਹਿ ਜਿਨ੍ਹਾ ਮੇਰਾ ਸਤਿਗੁਰੂ ਤੁਠਾ ॥

The Gursikhs are robed in honor in the Court of the Lord; my True Guru is very pleased with them.

ਜਨ ਨਾਨਕੁ ਹਰਿ ਹਰਿ ਹੋਇਆ ਹਰਿ ਹਰਿ ਮਨਿ ਵੁਠਾ ॥੪॥੧੨॥੧੯॥

Servant Nanak has become the Lord, Har, Har; the Lord, Har, Har, abides within his mind. ||4||12||19||